

 Print Page

Sri Guru Granth Sahib

Displaying 829 of

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੯

ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥

Apanae Saevak Ko Kabahu N Bisaarahu ||

Never forget Your servant, O Lord.

ਬਿਲਾਵਲੁ (ਮਃ ੫) (੧੨੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧

Raag Bilaaval Guru Arjan Dev

ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥

Our Laagahu Suaamee Prabh Maerae Poorab Preeth Gobindh Beechaarahu ||1|| Rehaao ||

Hug me close in Your embrace, O God, my Lord and Master; consider my primal love for You, O Lord of the Universe. ||1||Pause||

ਬਿਲਾਵਲੁ (ਮਃ ੫) (੧੨੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧

Raag Bilaaval Guru Arjan Dev

ਪਤਿਤ ਪਾਵਨ ਪ੍ਰਭ ਬਿਰਦੁ ਤੁਮਾਰੇ ਹਮਰੇ ਦੋਖ ਰਿਦੈ ਮਤ ਧਾਰਹੁ ॥

Pathith Paavan Prabh Biradh Thumhaaro Hamarae Dhokh Ridhai Math Dhhaarahu ||

It is Your Natural Way, God, to purify sinners; please do not keep my errors in Your Heart.

ਬਿਲਾਵਲੁ (ਮਃ ੫) (੧੨੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੨

Raag Bilaaval Guru Arjan Dev

ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥

Jeevan Praan Har Dhhan Sukh Thum Hee Houmai Pattal Kirapaa Kar Jaarahu ||1||

You are my life, my breath of life, O Lord, my wealth and peace; be merciful to me, and burn away the curtain of egotism. ||1||

ਬਿਲਾਵਲੁ (ਮਃ ੫) (੧੨੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੩

Raag Bilaaval Guru Arjan Dev

ਜਲ ਬਿਹੁਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੇ ॥

Jal Bihoon Meen Kath Jeevan Dhoodhh Binaa Rehan Kath Baaro ||

Without water, how can the fish survive? Without milk, how can the baby survive?

ਬਿਲਾਵਲੁ (ਮਃ ੫) (੧੨੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੩

Raag Bilaaval Guru Arjan Dev

ਜਨ ਨਾਨਕ ਪਿਆਸ ਚਰਨ ਕਮਲਨ੍ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥

Jan Naanak Piaas Charan Kamalanh Kee Paekh Dharas Suaamee Sukh Saaro ||2||7||123||

Servant Nanak thirsts for the Lord's Lotus Feet; gazing upon the Blessed Vision of his Lord and Master's Darshan, he finds the essence of peace. ||2||7||123||

ਬਿਲਾਵਲੁ (ਮਃ ੫) (੧੨੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੪

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ॥

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੯

ਆਗੈ ਪਾਛੈ ਕੁਸਲੁ ਭਇਆ ॥

Aagai Paashhai Kusal Bhaeiaa ॥

Here, and hereafter, there is happiness.

ਬਿਲਾਵਲੁ (ਮਃ ੫) (੧੨੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੫

Raag Bilaaval Guru Arjan Dev

ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥

Gur Poorai Pooree Sabh Raakhee Paarabreham Prabh Keenee Maeiaa ||1|| Rehaao ॥

The Perfect Guru has perfectly, totally saved me; the Supreme Lord God has been kind to me.

||1||Pause||

ਬਿਲਾਵਲੁ (ਮਃ ੫) (੧੨੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੫

Raag Bilaaval Guru Arjan Dev

ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥

Man Than Rav Rehiaa Har Preetham Dhookh Dharadh Sagalaa Mitt Gaeiaa ॥

The Lord, my Beloved, is pervading and permeating my mind and body; all my pains and sufferings are dispelled.

ਬਿਲਾਵਲੁ (ਮਃ ੫) (੧੨੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੬

Raag Bilaaval Guru Arjan Dev

ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥

Saanth Sehaj Aanadh Gun Gaaeae Dhooth Dhusatt Sabh Hoeae Khaeiaa ||1||

In celestial peace, tranquility and bliss, I sing the Glorious Praises of the Lord; my enemies and adversaries have been totally destroyed. ||1||

ਬਿਲਾਵਲੁ (ਮਃ ੫) (੧੨੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੭

Raag Bilaaval Guru Arjan Dev

ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥

Gun Avagun Prabh Kashh N Beechaariou Kar Kirapaa Apunaa Kar Laeiaa ||

God has not considered my merits and demerits; in His Mercy, He has made me His own.

ਬਿਲਾਵਲੁ (ਮਃ ੫) (੧੨੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੭

Raag Bilaaval Guru Arjan Dev

ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥

Athul Baddaaee Achuth Abinaasee Naanak Oucharai Har Kee Jaeiaa ||2||8||124||

Unweighable is the greatness of the immovable and imperishable Lord; Nanak proclaims the victory of the Lord. ||2||8||124||

ਬਿਲਾਵਲੁ (ਮਃ ੫) (੧੨੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੮

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੯

ਬਿਨੁ ਭੈ ਭਗਤੀ ਤਰਨੁ ਕੈਸੇ ॥

Bin Bhai Bhagathee Tharan Kaisae ||

Without the Fear of God, and devotional worship, how can anyone cross over the world-ocean?

ਬਿਲਾਵਲੁ (ਮਃ ੫) (੧੨੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੯

Raag Bilaaval Guru Arjan Dev

ਕਰਹੁ ਅਨੁਗ੍ਰਹੁ ਪਤਿਤ ਉਧਾਰਨੁ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥

Karahu Anugrahu Pathith Oudhhaaran Raakh Suaamee Aap Bharosae ||1|| Rehaao ||

Be kind to me, O Saving Grace of sinners; preserve my faith in You, O my Lord and Master. ||1||Pause||

ਬਿਲਾਵਲੁ (ਮਃ ੫) (੧੨੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੯

Raag Bilaaval Guru Arjan Dev

ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥

Simaran Nehee Aavath Firath Madh Maavath Bikhiaa Raathaa Suaan Jaisae ||

The mortal does not remember the Lord in meditation; he wanders around intoxicated by egotism; he is engrossed in corruption like a dog.

ਬਿਲਾਵਲੁ (ਮਃ ੫) (੧੨੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੦

Raag Bilaaval Guru Arjan Dev

ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥

Aoudhh Bihaavath Adhhik Mohaavath Paap Kamaavath Buddae Aisae ||1||

Utterly cheated, his life is slipping away; committing sins, he is sinking away. ||1||

ਬਿਲਾਵਲੁ (ਮਃ ੫) (੧੨੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੧

Raag Bilaaval Guru Arjan Dev

ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥

Saran Dhukh Bhanjan Purakh Niranjan Saadhoo Sangath Ravan Jaisae ||

I have come to Your Sanctuary, Destroyer of pain; O Primal Immaculate Lord, may I dwell upon You in the Saadh Sangat, the Company of the Holy.

ਬਿਲਾਵਲੁ (ਮਃ ੫) (੧੨੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੧

Raag Bilaaval Guru Arjan Dev

ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥

Kaesav Kalaes Naas Agh Khanddan Naanak Jeevath Dharas Dhisae ||2||9||125||

O Lord of beautiful hair, Destroyer of pain, Eradicator of sins, Nanak lives, gazing upon the Blessed Vision of Your Darshan. ||2||9||125||

ਬਿਲਾਵਲੁ (ਮਃ ੫) (੧੨੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੨

Raag Bilaaval Guru Arjan Dev

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯

Raag Bilaaval Mehalaa 5 Dhupadhae Ghar 9

Raag Bilaaval, Fifth Mehl, Du-Padas, Ninth House:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੯

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੯

ਆਪਹਿ ਮੇਲਿ ਲਏ ॥

Aapehi Mael Leae ||

He Himself merges us with Himself.

ਬਿਲਾਵਲੁ (ਮਃ ੫) (੧੨੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੫

Raag Bilaaval Guru Arjan Dev

ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥

Jab Thae Saran Thumaaree Aaeae Thab Thae Dhokh Geae ||1|| Rehaao ||

When I came to Your Sanctuary, my sins vanished. ||1||Pause||

ਬਿਲਾਵਲੁ (ਮਃ ੫) (੧੨੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੫

Raag Bilaaval Guru Arjan Dev

ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥

Thaj Abhimaan Ar Chinth Biraanee Saadhheh Saran Peae ||

Renouncing egotistical pride and other anxieties, I have sought the Sanctuary of the Holy Saints.

ਬਿਲਾਵਲੁ (ਮਃ ੫) (੧੨੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੫

Raag Bilaaval Guru Arjan Dev

ਜਪਿ ਜਪਿ ਨਾਮੁ ਤੁਮਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥

Jap Jap Naam Thumhaaro Preetham Than Thae Rog Kheae ||1||

Chanting, meditating on Your Name, O my Beloved, disease is eradicated from my body. ||1||

ਬਿਲਾਵਲੁ (ਮਃ ੫) (੧੨੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੬

Raag Bilaaval Guru Arjan Dev

ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥

Mehaa Mugadhh Ajaan Agiaanee Raakhae Dhhaar Dheae ||

Even utterly foolish, ignorant and thoughtless persons have been saved by the Kind Lord.

ਬਿਲਾਵਲੁ (ਮਃ ੫) (੧੨੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੬

Raag Bilaaval Guru Arjan Dev

ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥

Kahu Naanak Gur Pooraa Bhaettiou Aavan Jaan Rehae ||2||1||126||

Says Nanak, I have met the Perfect Guru; my comings and goings have ended. ||2||1||126||

ਬਿਲਾਵਲੁ (ਮਃ ੫) (੧੨੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੭

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੯

ਜੀਵਉ ਨਾਮੁ ਸੁਨੀ ॥

Jeevo Naam Sunee ||

Hearing Your Name, I live.

ਬਿਲਾਵਲੁ (ਮਃ ੫) (੧੨੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੮

Raag Bilaaval Guru Arjan Dev

ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥

Jo Suprasann Bheae Gur Poorae Thab Maeree Aas Punee ||1|| Rehaao ||

When the Perfect Guru became pleased with me, then my hopes were fulfilled. ||1||Pause||

ਬਿਲਾਵਲੁ (ਮਃ ੫) (੧੨੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੮

Raag Bilaaval Guru Arjan Dev

ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥

Peer Gee Baadhhee Man Dhheeraa Mohiou Anadh Dhhunee ||

Pain is gone, and my mind is comforted; the music of bliss fascinates me.

ਬਿਲਾਵਲੁ (ਮਃ ੫) (੧੨੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੯

Raag Bilaaval Guru Arjan Dev

ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥

Oupajiou Chaaou Milan Prabh Preetham Rehan N Jaae Khinee ||1||

The yearning to meet my Beloved God has welled up within me. I cannot live without Him, even for an instant. ||1||

ਬਿਲਾਵਲੁ (ਮਃ ੫) (੧੨੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੯ ਪੰ. ੧੯

Raag Bilaaval Guru Arjan Dev